

Visit of Wendy Sherman, Deputy Secretary of State of the United States of America to India (October 05-07, 2021)

October 07, 2021

ਸੰਯੁਕਤ ਰਾਜ ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ਰਮਨ ਵੱਲੋਂ ਭਾਰਤ ਦੀ ਫੇਰੀ (5-7 ਅਕਤੂਬਰ, 2021)

7 ਅਕਤੂਬਰ, 2021

ਸੰਯੁਕਤ ਰਾਜ ਅਮਰੀਕਾ ਦੀ ਉਪ ਵਿਦੇਸ਼ ਮੰਤਰੀ ਸ਼੍ਰੀਮਤੀ ਵੈਂਡੀ ਸ਼ਰਮਨ ਨੇ 5 ਤੋਂ 7 ਅਕਤੂਬਰ, 2021 ਤੱਕ ਭਾਰਤ ਦਾ ਦੌਰਾ ਕੀਤਾ।

ਪ੍ਰਧਾਨ ਮੰਤਰੀ ਦੀ ਹਾਲੀਆ ਅਮਰੀਕੀ ਫੇਰੀ ਤੋਂ ਬਾਅਦ ਹੋਈ ਇਸ ਯਾਤਰਾ ਨਾਲ ਦੋਵਾਂ ਧਿਰਾਂ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਰਾਸ਼ਟਰਪਤੀ ਜੋਸੇਫ ਆਰ ਬਿਡੇਨ ਨਾਲ ਹੋਈ ਮੁਲਾਕਾਤ ਦੇ ਨਤੀਜਿਆਂ ਅਤੇ ਕਵਾਡ ਲੀਡਰਸ ਸਮੇਲਨ ਦੇ ਨਤੀਜਿਆਂ ਦਾ ਫਾਲੋ ਅਪ ਕਰਨ ਦਾ ਵਧੀਆ ਮੌਕਾ ਮਿਲਿਆ।

ਦਿੱਲੀ ਵਿੱਚ ਉਪ ਵਿਦੇਸ਼ ਮੰਤਰੀ ਸ਼ਰਮਨ ਨੇ ਵਿਦੇਸ਼ ਮੰਤਰੀ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਤੇ ਵਿਦੇਸ਼ ਸਕੱਤਰ ਨਾਲ ਵੀ ਮੁਲਾਕਾਤ ਕੀਤੀ। ਮੁੰਬਈ ਵਿੱਚ ਉਨ੍ਹਾਂ ਨੇ ਕਾਰੋਬਾਰੀ ਗੱਲਬਾਤ ਕੀਤੀ ਅਤੇ ਪੱਛਮੀ ਜਲ ਸੈਨਾ ਕਮਾਂਡ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਫਲੈਗ ਅਫਸਰ ਕਮਾਂਡਿੰਗ ਇਨ ਚੀਫ ਵਾਈਸ ਐਡਮਿਰਲ ਆਰ. ਹਰੀ ਕੁਮਾਰ ਨਾਲ ਮੁਲਾਕਾਤ ਕੀਤੀ।

ਉਨ੍ਹਾਂ ਦੇ ਇਸ ਸਲਾਹ-ਮਸ਼ਵਰੇ ਦੌਰਾਨ ਉਪ ਵਿਦੇਸ਼ ਮੰਤਰੀ ਸ਼ਰਮਨ ਅਤੇ ਵਿਦੇਸ਼ ਸਕੱਤਰ ਸ਼੍ਰੀ ਹਰਸ਼ ਵਰਧਨ ਸ਼੍ਰੀਗਲਾ ਨੇ ਭਾਰਤ-ਅਮਰੀਕਾ ਵਿਆਪਕ ਆਲਮੀ ਰਣਨੀਤਕ ਸਾਂਝੇਦਾਰੀ ਅਧੀਨ ਮੌਜੂਦਾ ਸਹਿਯੋਗ ਦੀ ਸਮੀਖਿਆ ਕੀਤੀ ਅਤੇ ਸਬੰਧਤ ਨੇਤਾਵਾਂ ਦੁਆਰਾ ਨਿਰਧਾਰਤ ਅਗਾਂਹਵਧੂ ਏਜੰਡੇ ਨੂੰ ਅੱਗੇ ਲਿਜਾਣ ਪਾਰਟੀ ਆਪਣੀ ਵਚਨਬੱਧਤਾ ਦੁਹਰਾਈ।

ਉਪ ਵਿਦੇਸ਼ ਮੰਤਰੀ ਸ਼ਰਮਨ ਨੇ ਕੋਵਿਡ ਮਹਾਂਮਾਰੀ ਦੌਰਾਨ ਭਾਰਤ ਵੱਲੋਂ ਆਲਮੀ ਸੰਪਰਕ ਬਣਾਏ ਜਾਣ ਅਤੇ ਇਸ ਵੱਲੋਂ ਦਿੱਤੀ ਗਈ ਸਹਾਇਤਾ ਦੀ ਸ਼ਲਾਘਾ ਕੀਤੀ। ਦੋਵਾਂ ਧਿਰਾਂ ਨੇ ਕੋਵਿਡ -19 ਮਹਾਂਮਾਰੀ ਨੂੰ ਕਾਬੂ ਕਰਨ 'ਤੇ ਧਿਆਨ ਕੇਂਦਰਤ ਕੀਤਾ, ਜਿਸ ਵਿੱਚ ਭਾਰਤ -ਪ੍ਰਸ਼ਾਂਤ ਖੇਤਰ ਵਿੱਚ ਟੀਕੇ ਉਪਲਬਧ ਕਰਵਾਉਣ ਲਈ ਕਵਾਡ ਵੈਕਸੀਨ ਸਾਂਝੇਦਾਰੀ, ਲਚਕੀਲੀ ਸਪਲਾਈ ਚੇਨ ਬਣਾਉਣਾ ਅਤੇ ਅੰਤਰਰਾਸ਼ਟਰੀ ਯਾਤਰਾ ਨੂੰ ਸੁਖਾਲਾ ਬਣਾਉਣਾ ਸ਼ਾਮਲ ਹੈ। ਸਮਕਾਲੀ ਮੁੱਦਿਆਂ ਜਿਵੇਂ ਜਲਵਾਯੂ ਅਤੇ ਸਾਫ਼ ਸੁਥਰੀ ਊਰਜਾ ਅਤੇ ਉੱਭਰ ਰਹੀਆਂ ਤਕਨਾਲੋਜੀਆਂ ਵਿੱਚ ਸਹਿਯੋਗ 'ਤੇ ਵੀ ਗੱਲਬਾਤ ਕੀਤੀ ਗਈ।

ਅਫਗਾਨਿਸਤਾਨ ਅੰਦਰਲੇ ਹਾਲੀਆ ਘਟਨਾਕ੍ਰਮ ਸਣੇ ਦੱਖਣੀ ਏਸ਼ੀਆ ਦੇ ਹਾਲਾਤ, ਸਰਹੱਦ ਪਾਰ ਅੱਤਵਾਦ ਦਾ ਮੁਕਾਬਲਾ ਕਰਨ ਦੀ ਲੋੜ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਮਤੇ 2593 ਨੂੰ ਲਾਗੂ ਕਰਨ ਦੁਆਰਾ ਸ਼ਾਂਤੀ ਅਤੇ ਸਥਿਰਤਾ ਨੂੰ ਯਕੀਨੀ ਬਣਾਉਣ ਦੇ ਵਿਸ਼ਿਆਂ ਨੂੰ ਇਸ ਵਿਚਾਰ ਵਟਾਂਦਰੇ ਦੌਰਾਨ ਮਹੱਤਤਾ ਦਿੱਤੀ ਗਈ। ਦੋਵੇਂ ਧਿਰਾਂ ਇਸ ਖੇਤਰ ਨਾਲ ਜੁੜੇ ਮੁੱਦਿਆਂ 'ਤੇ ਬਾਕਾਇਦਾ ਗੱਲਬਾਤ ਅਤੇ ਸਲਾਹ-ਮਸ਼ਵਰੇ ਜਾਰੀ ਰੱਖਣਗੀਆਂ।

ਸੁਤੰਤਰ, ਖੁੱਲ੍ਹੇ ਅਤੇ ਸਮਾਵੇਸ਼ੀ ਹਿੰਦ-ਪ੍ਰਸ਼ਾਂਤ ਖੇਤਰ ਦੀ ਮਹੱਤਤਾ ਬਾਰੇ ਵਿਚਾਰ-ਵਟਾਂਦਰਾ ਹੋਇਆ ਅਤੇ ਹਾਲੀਆ ਨੇਤਾਵਾਂ ਦੇ ਸਿਖਰ ਸਮੇਲਨ ਵਿੱਚ ਐਲਾਨੀਆਂ ਗਈਆਂ ਕਵਾਡ ਦੀਆਂ ਸਕਾਰਾਤਮਕ ਅਤੇ ਉਸਾਰੂ ਪਹਿਲਾਂ ਨੂੰ ਲਾਗੂ ਕਰਨ ਪ੍ਰਤੀ ਵਚਨਬੱਧਤਾ ਦੁਹਰਾਈ ਗਈ।

ਉਪ ਵਿਦੇਸ਼ ਮੰਤਰੀ ਸ਼ਰਮਨ ਅਤੇ ਵਿਦੇਸ਼ ਸਕੱਤਰ ਨੇ ਅਮਰੀਕਾ-ਇੰਡੀਆ ਵਪਾਰ ਪ੍ਰੀਸ਼ਦ ਦੁਆਰਾ ਕਰਾਏ ਗਏ ਭਾਰਤ-ਵਿਚਾਰ ਸਮੇਲਨ ਦੇ ਵਿਸ਼ੇਸ਼ ਸੈਸ਼ਨ ਵਿੱਚ ਹਿੱਸਾ ਲਿਆ।

ਵਪਾਰ ਅਤੇ ਨਿਵੇਸ਼, ਰੱਖਿਆ, ਸੁਰੱਖਿਆ ਅਤੇ ਅੱਤਵਾਦ ਵਿਰੋਧ ਅਤੇ ਲੋਕ ਪੱਧਰੀ ਸਬੰਧਾਂ ਨੂੰ ਮਜ਼ਬੂਤ ਕਰਨ ਸਬੰਧੀ ਦੁਵੱਲੇ ਸਹਿਯੋਗ ਨੂੰ ਹੋਰ ਡੂੰਘਾ ਬਣਾਉਣ ਦੇ ਉਪਾਵਾਂ ਦੀ ਸਮੀਖਿਆ ਅਤੇ ਉਨ੍ਹਾਂ ਦੀ ਪਛਾਣ ਕਰਨ ਲਈ ਨੇੜਲੇ ਭਵਿੱਖ ਵਿੱਚ ਕਈ ਦੁਵੱਲੇ ਸੰਵਾਦ ਪ੍ਰਣਾਲੀਆਂ ਦੀ ਬੈਠਕ ਹੋਣ ਦੀ ਸੰਭਾਵਨਾ ਹੈ।

ਮੋਹਰੀ ਲੋਕਤੰਤਰ ਹੋਣ ਵਜੋਂ ਦੋਵੇਂ ਦੇਸ਼ ਆਪਣੀਆਂ ਸਾਂਝੀਆਂ ਕਦਰਾਂ ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਸਾਂਝੇ ਹਿੱਤਾਂ ਦੇ ਖੇਤਰੀ ਅਤੇ ਆਲਮੀ ਮੁੱਦਿਆਂ 'ਤੇ ਗੱਲਬਾਤ ਦੀ ਰਫਤਾਰ ਨੂੰ ਵਧਾਉਣ ਦੀ ਕੋਸ਼ਿਸ਼ ਕਰਨਗੇ।

ਨਵੀਂ ਦਿੱਲੀ

7 ਅਕਤੂਬਰ, 2021

DISCLAIMER: This is an approximate translation. The original is available in English on MEA's website and may be referred to as the official press release.